

 Print Page

Sri Guru Granth Sahib

Displaying 821 of

ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤੁ ॥

Thripath Aghaaeae Paekh Prabh Dharasan Anmrith Har Ras Bhojan Khaath ||

I am satisfied and satiated, gazing upon the Blessed Vision of God's Darshan. I eat the Ambrosial Nectar of the Lord's sublime food.

ਬਿਲਾਵਲੁ (ਮਃ ੫) (੮੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧

Raag Bilaaval Guru Arjan Dev

ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤੁ ॥੨॥੪॥੮੪॥

Charan Saran Naanak Prabh Thaeree Kar Kirapaa Santhasang Milaath ||2||4||84||

Nanak seeks the Sanctuary of Your Feet, O God; in Your Mercy, unite him with the Society of the Saints. ||2||4||84||

ਬਿਲਾਵਲੁ (ਮਃ ੫) (੮੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੧

ਰਾਖਿ ਲੀਏ ਅਪਨੇ ਜਨ ਆਪ ॥

Raakh Leeeae Apanae Jan Aap ||

He Himself has saved His humble servant.

ਬਿਲਾਵਲੁ (ਮਃ ੫) (੮੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੨

Raag Bilaaval Guru Arjan Dev

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪੁ ॥੧॥ ਰਹਾਉ ॥

Kar Kirapaa Har Har Naam Dheeno Binas Geae Sabh Sog Santhaap ||1|| Rehaao ||

In His Mercy, the Lord, Har, Har, has blessed me with His Name, and all my pains and afflictions have been dispelled. ||1||Pause||

ਬਿਲਾਵਲੁ (ਮਃ ੫) (੮੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੨

Raag Bilaaval Guru Arjan Dev

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪੁ ॥

Gun Govindh Gaavahu Sabh Har Jan Raag Rathan Rasanaa Aalaap ||

Sing the Glorious Praises of the Lord of the Universe, all you humble servants of the Lord; chant the jewels, the songs of the Lord with your tongue.

ਬਿਲਾਵਲੁ (ਮਃ ੫) (੮੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੩

Raag Bilaaval Guru Arjan Dev

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥

Kott Janam Kee Thrisanaa Nivaree Raam Rasaaein Aatham Dhhraap ||1||

The desires of millions of incarnations shall be quenched, and your soul shall be satisfied with the sweet, sublime essence of the Lord. ||1||

ਬਿਲਾਵਲੁ (ਮਃ ੫) (੮੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੪

Raag Bilaaval Guru Arjan Dev

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥

Charan Gehae Saran Sukhadhaathae Gur Kai Bachan Japae Har Jaap ||

I have grasped the Sanctuary of the Lord's Feet; He is the Giver of peace; through the Word of the Guru's Teachings, I meditate and chant the Chant of the Lord.

ਬਿਲਾਵਲੁ (ਮਃ ੫) (੮੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੫

Raag Bilaaval Guru Arjan Dev

ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

Saagar Tharae Bharam Bhai Binasae Kahu Naanak Thaakur Parathaap ||2||5||85||

I have crossed over the world-ocean, and my doubt and fear are dispelled, says Nanak, through the glorious granduer of our Lord and Master. ||2||5||85||

ਬਿਲਾਵਲੁ (ਮਃ ੫) (੮੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੫

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੧

ਤਾਪੁ ਲਾਹਿਆ ਗੁਰ ਸਿਰਜਨਹਾਰਿ ॥

Thaap Laahiaa Gur Sirajanehaar ||

Through the Guru, the Creator Lord has subdued the fever.

ਬਿਲਾਵਲੁ (ਮਃ ੫) (੮੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੬

Raag Bilaaval Guru Arjan Dev

ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥

Sathigur Apanae Ko Bal Jaaee Jin Paij Rakhee Saarai Sansaar ||1|| Rehaao ||

I am a sacrifice to my True Guru, who has saved the honor of the whole world. ||1||Pause||

ਬਿਲਾਵਲੁ (ਮਃ ੫) (੮੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੭

Raag Bilaaval Guru Arjan Dev

ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥

Kar Masathak Dhhaar Baalik Rakh Leeno ||

Placing His Hand on the child's forehead, He saved him.

ਬਿਲਾਵਲੁ (ਮਃ ੫) (੮੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੭

Raag Bilaaval Guru Arjan Dev

ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥

Prabh Anmrith Naam Mehaa Ras Dheeno ||1||

God blessed me with the supreme, sublime essence of the Ambrosial Naam. ||1||

ਬਿਲਾਵਲੁ (ਮਃ ੫) (੮੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੮

Raag Bilaaval Guru Arjan Dev

ਦਾਸ ਕੀ ਲਾਜ ਰਖੈ ਮਿਹਰਵਾਨੁ ॥

Dhaas Kee Laaj Rakhai Miharavaan ||

The Merciful Lord saves the honor of His slave.

ਬਿਲਾਵਲੁ (ਮਃ ੫) (੮੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੮

Raag Bilaaval Guru Arjan Dev

ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥

Gur Naanak Bolai Dharageh Paravaan ||2||6||86||

Guru Nanak speaks - it is confirmed in the Court of the Lord. ||2||6||86||

ਬਿਲਾਵਲੁ (ਮਃ ੫) (੮੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੮

Raag Bilaaval Guru Arjan Dev

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

Raag Bilaaval Mehalaa 5 Choupadhae Dhupadhae Ghar 7

Raag Bilaaval, Fifth Mehl, Chau-Padas And Du-Padas, Seventh House:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੧

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੧

ਸਤਿਗੁਰ ਸਬਦਿ ਉਜਾਰੋ ਦੀਪਾ ॥

Sathigur Sabadh Oujaaro Dheepaa ||

The Shabad, the Word of the True Guru, is the light of the lamp.

ਬਿਲਾਵਲੁ (ਮਃ ੫) (੮੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੧

Raag Bilaaval Guru Arjan Dev

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੀ ਅਨੂਪਾ ॥੧॥ ਰਹਾਉ ॥

Binasiou Andhhakaar Thih Mandhar Rathan Kotharree Khulhee Anoopaa ||1|| Rehaao ||

It dispels the darkness from the body-mansion, and opens the beautiful chamber of jewels. ||1||Pause||

ਬਿਲਾਵਲੁ (ਮਃ ੫) (੮੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੧

Raag Bilaaval Guru Arjan Dev

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥

Bisaman Bisam Bheae Jo Paekhiou Kehan N Jaae Vaddiaaee ||

I was wonderstruck and astonished, when I looked inside; I cannot even describe its glory and grandeur.

ਬਿਲਾਵਲੁ (ਮਃ ੫) (੮੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੨

Raag Bilaaval Guru Arjan Dev

ਮਗਨ ਭਏ ਉਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥

Magan Bheae Oohaa Sang Maathae Outh Poth Lapattaaee ||1||

I am intoxicated and enraptured with it, and I am wrapped in it, through and through. ||1||

ਬਿਲਾਵਲੁ (ਮਃ ੫) (੮੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੨

Raag Bilaaval Guru Arjan Dev

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥

Aal Jaal Nehee Kashhoo Janjaaraa Ahanbudhh Nehee Bhoraa ||

No worldly entanglements or snares can trap me, and no trace of egotistical pride remains.

ਬਿਲਾਵਲੁ (ਮਃ ੫) (੮੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੩

Raag Bilaaval Guru Arjan Dev

ਉਚਨ ਉਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

Oochan Oochaa Beech N Kheechaa Ho Thaeraa Thoon Moraa ||2||

You are the highest of the high, and no curtain separates us; I am Yours, and You are mine. ||2||

ਬਿਲਾਵਲੁ (ਮਃ ੫) (੮੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੩

Raag Bilaaval Guru Arjan Dev

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥

Eaekankaar Eaek Paasaaraa Eaekai Apar Apaaraa ||

The One Creator Lord created the expanse of the one universe; the One Lord is unlimited and infinite.

ਬਿਲਾਵਲੁ (ਮਃ ੫) (੮੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੪

Raag Bilaaval Guru Arjan Dev

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥

Eaek Bisathheeran Eaek Sanpooran Eaekai Praan Adhhaaraa ||3||

The One Lord pervades the one universe; the One Lord is totally permeating everywhere; the One Lord is the Support of the breath of life. ||3||

ਬਿਲਾਵਲੁ (ਮਃ ੫) (੮੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੪

Raag Bilaaval Guru Arjan Dev

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥

Niramal Niramal Soochaa Soocho Soochaa Soocho Soochaa ||

He is the most immaculate of the immaculate, the purest of the pure, so pure, so pure.

ਬਿਲਾਵਲੁ (ਮਃ ੫) (੮੭) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੫

Raag Bilaaval Guru Arjan Dev

ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਉਚੋ ਉਚਾ ॥੪॥੧॥੮੭॥

Anth N Anthaa Sadhaa Baeanthaa Kahu Naanak Ocho Oochaa ||4||1||87||

He has no end or limitation; He is forever unlimited. Says Nanak, He is the highest of the high. ||4||1||87||

ਬਿਲਾਵਲੁ (ਮਃ ੫) (੮੭) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੫

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੧

ਬਿਨੁ ਹਰਿ ਕਾਮਿ ਨ ਆਵਤ ਹੇ ॥

Bin Har Kaam N Aavath Hae ||

Without the Lord, nothing is of any use.

ਬਿਲਾਵਲੁ (ਮਃ ੫) (੮੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੬

Raag Bilaaval Guru Arjan Dev

ਜਾ ਸਿਉ ਰਾਚਿ ਮਾਚਿ ਤੁਮ੍ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥

Jaa Sio Raach Maach Thumh Laagae Ouh Mohanee Mohaavath Hae ||1|| Rehaao ||

You are totally attached to that Enticer Maya; she is enticing you. ||1||Pause||

ਬਿਲਾਵਲੁ (ਮਃ ੫) (੮੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੬

Raag Bilaaval Guru Arjan Dev

ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥

Kanik Kaaminee Saej Sohanee Shhodd Khinai Mehi Jaavath Hae ||

You shall have to leave behind your gold, your woman and your beautiful bed; you shall have to depart in an instant.

ਬਿਲਾਵਲੁ (ਮਃ ੫) (੮੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੭

Raag Bilaaval Guru Arjan Dev

ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥

Ourajh Rehiou Eindhree Ras Praeriou Bikhai Thagouree Khaavath Hae ||1||

You are entangled in the lures of sexual pleasures, and you are eating poisonous drugs. ||1||

ਬਿਲਾਵਲੁ (ਮਃ ੫) (੮੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੮

Raag Bilaaval Guru Arjan Dev

ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥

Thrin Ko Mandhar Saaj Savaariou Paavak Thalai Jaraavath Hae ||

You have built and adorned a palace of straw, and under it, you light a fire.

ਬਿਲਾਵਲੁ (ਮਃ ੫) (੮੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੮

Raag Bilaaval Guru Arjan Dev

ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥

Aisae Garr Mehi Aith Hatheelo Fool Fool Kiaa Paavath Hae ||2||

Sitting all puffed-up in such a castle, you stubborn-minded fool, what do you think you will gain? ||2||

ਬਿਲਾਵਲੁ (ਮਃ ੫) (੮੮) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੮

Raag Bilaaval Guru Arjan Dev

ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥

Panch Dhooth Moodd Par Thaadtæ Kaes Gehæ Faeraavath Hae ||

The five thieves stand over your head and seize you. Grabbing you by your hair, they will drive you on.

ਬਿਲਾਵਲੁ (ਮਃ ੫) (੮੮) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੧ ਪੰ. ੧੮

Raag Bilaaval Guru Arjan Dev